

ਮਾਰੂ ਮਹਲਾ ੫ ॥ ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥ ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥ ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ ॥ ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥ ਹੋਇ ਅਉਧੁਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਉਠਿ ਤਿਨਾ ਕੈ ਲਾਗੀ ਪਲੀਆ ॥੪॥ ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥ ॥੧੮॥ ॥ {ਪੰਨਾ 1004}

ਪਦਅਰਥ:- ਮੋਹਨੀ—ਮੋਹ ਲੈਣ ਵਾਲੀ (ਮਾਇਆ) ਨੇ। ਮੋਹਿ ਲੀਏ—ਭਰਮਾ ਲਏ ਹਨ। ਤ੍ਰੈਗੁਨੀਆ—ਮਾਇਆ ਦੇ ਤਿੰਨ ਗੁਣਾਂ ਵਾਲੇ ਜੀਵ। ਲੋਭਿ—ਲੋਭ ਵਿਚ। ਵਿਆਪੀ—ਫਸੀ ਹੋਈ ਹੈ। ਝੂਠੀ ਦੁਨੀਆ ਲੋਭਿ—ਨਾਸਵੰਤ ਜਗਤ ਦੇ ਲੋਭ ਵਿਚ। ਸੰਚੀ—ਇਕੱਠੀ ਕੀਤੀ। ਸਗਲ—ਸਾਰੇ। ਛਲੀਆ—ਠੱਗ ਲਏ।1।

ਦਇਅਲੀਆ—ਦਇਆਲ। ਪ੍ਰਤਿਪਲੀਆ—ਪਾਲਦਾ ਹੈ।1। ਰਹਾਉ।

ਏਕੈ—ਇਕ (ਜੀਵ) ਨੇ। ਸ੍ਰਮੁ—ਮਿਹਨਤ। ਗਾਡੀ—ਦੱਬ ਦਿੱਤੀ। ਗਡਹੈ—ਗੜ੍ਹੇ ਵਿਚ, ਟੋਏ ਵਿਚ। ਸੁਪਨੈ—ਸੁਪਨੇ ਵਿਚ (ਭੀ)। ਦਾਮੁ—ਪੈਸਾ, ਧਨ। ਜਿਨਿ—ਜਿਸ ਨੇ। ਸੰਗਿ—ਨਾਲ। ਚੰਚਲਿ—ਕਿਸੇ ਇੱਕ ਥਾਂ ਟਿਕ ਨਾ ਸਕਣ ਵਾਲੀ।2।

ਪ੍ਰਾਣ ਪਿੰਡ ਤੇ—ਪ੍ਰਾਣ ਤੇ ਪਿੰਡ ਤੇ, ਜਿੰਦ ਤੋਂ ਸਰੀਰ ਤੋਂ। ਤਜਿ—ਛੱਡ ਕੇ। ਮਹਤਾਰੀ—ਮਾਂ। ਸੁਤ—ਪੁੱਤਰ। ਭ੍ਰਾਤ—ਭਰਾ। ਤੇ—ਤੋਂ। ਗੁਹਜੀ—ਲੁਕਾ ਰੱਖੀ। ਨਿਕਟਿ—ਨੇੜੇ।3।

ਅਉਧੁਤ—ਤਿਆਗੀ। ਤਾਰੀ—ਤਾੜੀ, ਸਮਾਧੀ। ਬੀਚਾਰੀ—ਵਿਚਾਰਵਾਨ। ਗ੍ਰਿਹਿ—ਘਰ ਵਿਚ। ਮਸਾਣੀ—ਮਸਾਣਾਂ ਵਿਚ। ਬਨ—ਜੰਗਲ। ਉਠਿ—ਉੱਠ ਕੇ। ਪਲੀਆ—ਪੱਲੇ।4।

ਠਾਕੁਰ—ਠਾਕੁਰ ਨੇ। ਜਾ ਕੇ—ਜਿਨ੍ਹਾਂ ਦੇ। ਜੀਅ ਤਾ ਕੈ—ਉਹਨਾਂ ਦੇ ਚਿੱਤ ਵਿਚ। ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਮੁਕਤ—ਮਾਇਆ ਦੇ ਬੰਧਨਾਂ ਤੋਂ ਆਜ਼ਾਦ। ਗਤਿ—ਉੱਚੀ ਆਤਮਕ ਅਵਸਥਾ। ਨਦਰਿ—ਮਿਹਰ ਦੀ ਨਿਗਾਹ ਨਾਲ। ਨਿਹਲੀਆ—ਵੇਖਦਾ ਹੈ।5।

ਅਰਥ:- ਹੇ ਭਾਈ! ਜਿਹੜਾ ਪਰਮਾਤਮਾ ਡਰ-ਰਹਿਤ ਹੈ, ਜਿਸ ਦਾ ਕੋਈ ਖਾਸ ਸਰੂਪ ਦੱਸਿਆ ਨਹੀਂ ਜਾ ਸਕਦਾ, ਜੋ ਦਇਆ ਦਾ ਘਰ ਹੈ, ਉਹ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ।1। ਰਹਾਉ।

(ਹੇ ਭਾਈ! ਉਸ ਪਰਮਾਤਮਾ ਦੀ ਪੈਦਾ ਕੀਤੀ ਹੋਈ) ਮੋਹਨੀ ਮਾਇਆ ਦੇ ਸਾਰੇ ਤ੍ਰਿ-ਗੁਣੀ ਜੀਵਾਂ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਸਾਰੀ ਲੁਕਾਈ ਨਾਸਵੰਤ ਦੁਨੀਆ ਦੇ ਲੋਭ ਵਿਚ ਫਸੀ ਹੋਈ ਹੈ। ਸਾਰੇ ਜੀਵ (ਇਸ ਮਾਇਆ ਦੀ) ਮਮਤਾ ਵਿਚ ਫਸ ਕੇ (ਇਸ ਨੂੰ) ਇਕੱਠੀ ਕਰਦੇ ਹਨ, ਪਰ ਅਖੀਰਲੇ ਵੇਲੇ ਇਹ ਸਭ ਨੂੰ ਧੋਖਾ ਦੇ ਜਾਂਦੀ ਹੈ।1।

ਹੇ ਭਾਈ! ਕੋਈ ਤਾਂ ਐਸਾ ਹੈ ਜੋ ਬੜੀ ਮਿਹਨਤ ਨਾਲ ਕਮਾ ਕੇ ਧਰਤੀ ਵਿਚ ਦੱਬ ਰੱਖਦਾ ਹੈ; ਕੋਈ ਐਸਾ ਹੈ ਜੋ ਸੁਪਨੇ ਵਿਚ (ਭੀ, ਭਾਵ, ਕਦੇ ਭੀ ਇਸ ਨੂੰ) ਹੱਥੋਂ ਨਹੀਂ ਛੱਡਦਾ। ਜਿਸ ਮਨੁੱਖ ਨੇ ਹਕੂਮਤ ਕਰ ਕੇ ਖਜ਼ਾਨਾ ਜੋੜ ਲਿਆ; ਇਹ ਕਦੇ ਇੱਕ ਥਾਂ ਨਾਹ ਟਿਕਣ ਵਾਲੀ ਮਾਇਆ ਉਸ ਦੇ ਨਾਲ ਭੀ ਨਹੀਂ ਜਾਂਦੀ।2।

ਹੇ ਭਾਈ! ਕੋਈ ਅਜਿਹਾ ਮਨੁੱਖ ਹੈ ਜਿਸ ਨੂੰ ਇਹ ਮਾਇਆ ਜਿੰਦ ਨਾਲੋਂ ਸਰੀਰ ਨਾਲੋਂ ਭੀ ਵਧੀਕ ਪਿਆਰੀ ਲੱਗਦੀ ਹੈ। ਕੋਈ ਐਸਾ ਹੈ ਜੋ ਮਾਪਿਆਂ ਦਾ ਸਾਥ ਛੱਡ ਕੇ ਇਕੱਠੀ ਕਰਦਾ ਹੈ; ਪੁੱਤਰਾਂ ਮਿੱਤਰਾਂ ਭਰਾਵਾਂ ਤੋਂ ਲੁਕਾ ਕੇ ਰੱਖਦਾ ਹੈ, ਪਰ ਇਹ ਉਸ ਦੇ ਕੋਲ ਭੀ ਨਹੀਂ ਖਲੋਦੀ।³

ਹੇ ਭਾਈ! ਕਈ ਐਸੇ ਹਨ ਜੋ ਤਿਆਗੀ ਬਣ ਕੇ ਸਮਾਧੀ ਲਾ ਕੇ ਬੈਠਦੇ ਹਨ; ਕਈ ਜੋਗੀ ਹਨ ਜਤੀ ਹਨ ਸਿਆਣੇ ਪੰਡਿਤ ਹਨ; (ਪੰਡਿਤ) ਘਰ ਵਿਚ, (ਤਿਆਗੀ) ਮੜ੍ਹੀਆਂ ਮਸਾਣਾਂ ਵਿਚ ਜੰਗਲਾਂ ਵਿਚ ਟਿਕੇ ਰਹਿੰਦੇ ਹਨ, ਪਰ ਇਹ ਮਾਇਆ ਉੱਠ ਕੇ ਉਹਨਾਂ ਨੂੰ ਭੀ ਚੰਬੜ ਜਾਂਦੀ ਹੈ।⁴

ਹੇ ਭਾਈ! ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਦੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਦਿੱਤੇ, ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਲਈ ਆ ਟਿਕਿਆ, ਉਹ ਮਨੁੱਖ ਗੁਰੂ ਦੀ ਸੰਗਤ ਵਿਚ ਰਹਿ ਕੇ (ਮਾਇਆ ਦੇ ਮੋਹ ਦੀਆਂ ਫਾਹੀਆਂ ਤੋਂ) ਆਜ਼ਾਦ ਹੋ ਗਏ। ਹੇ ਨਾਨਕ! ਪਰਮਾਤਮਾ ਨੇ ਉਹਨਾਂ ਵਲ ਮਿਹਰ ਦੀ ਨਿਗਾਹ ਕੀਤੀ, ਤੇ, ਉਹਨਾਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ।⁵।2। 18।